

ਆਸਾ ਮਹਲਾ ੩ ॥

Aasaa, Third Mehl:

ਅੰਮ੍ਰਿਤੁ ਜਿਨ੍ਹਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥

Those whom the Lord has caused to drink in the Ambrosial Nectar, naturally, intuitively, enjoy the sublime essence.

ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥

The True Lord is care-free; he does not have even an iota of greed. ||1||

ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥

The True Ambrosial Nectar rains down, and trickles into the mouths of the Gurmukhs.

ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥

Their minds are forever rejuvenated, and they naturally, intuitively, sing the Glorious Praises of the Lord. ||1||Pause||

ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥

The self-willed manmukhs are forever forsaken brides; they cry out and bewail at the Lord's Gate.

ਜਿਨ੍ਹਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੁ ਕਮਾਹਿ ॥੨॥

Those who do not enjoy the sublime taste of their Husband Lord, act according to their pre-ordained destiny. ||2||

ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥

The Gurmukh plants the seed of the True Name, and it sprouts. He deals in the True Name alone.

ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥

Those whom the Lord has attached to this profitable venture, are granted the treasure of devotional worship. ||3||

ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥

The Gurmukh is forever the true, happy soul-bride; she adorns herself with the fear of God and devotion to Him.

ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥

Night and day, she enjoys her Husband Lord; she keeps Truth enshrined within her heart. ||4||

ਜਿਨ੍ਹਾ ਪਿਰੁ ਰਾਵਿਆ ਆਪਣਾ ਤਿਨ੍ਹਾ ਵਿਟਹੁ ਬਲਿ ਜਾਉ ॥

I am a sacrifice to those who have enjoyed their Husband Lord.

ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥

They dwell forever with their Husband Lord; they eradicate self-conceit from within. ||5||

ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥

Their bodies and minds are cooled and soothed, and their faces are radiant, from the love and affection of their Husband Lord.

ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥

They enjoy their Husband Lord upon His cozy bed, having conquered their ego and desire. ||6||

ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥

Granting His Grace, He comes into our homes, through our infinite Love for the Guru.

ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥

The happy soul-bride obtains the One Lord as her Husband. ||7||

ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥

All of her sins are forgiven; the Uniter unites her with Himself.

ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥

O Nanak, chant such chants, that hearing them, He may enshrine love for you. ||8||12||34||